

ਗੰਗ ਗੁਸਾਇਨਿ ਗਹਿਰ ਗੰਭੀਰ ॥
The mother Ganges is deep and profound.

ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥
Tied up in chains, they took Kabeer there. ||1||

ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥
My mind was not shaken; why should my body be afraid?

ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥
My consciousness remained immersed in the Lotus Feet of the Lord.
||1||Pause||

ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥
The waves of the Ganges broke the chains,

ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥
and Kabeer was seated on a deer skin. ||2||

ਕਹਿ ਕੰਬੀਰ ਕੋਊ ਸੰਗ ਨ ਸਾਥ ॥
Says Kabeer, I have no friend or companion.

ਜਲ ਥਲ ਰਾਖਨ ਹੈ ਰਖੁਨਾਥ ॥੩॥੧੦॥੧੮॥
On the water, and on the land, the Lord is my Protector. ||3||10||18||